

ਆਸਾ ॥

Aasaa:

ਬਾਪਿ ਦਿਲਾਸਾ ਮੇਰੋ ਕੀਨਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨਾ ॥

My Father has comforted me. He has given me a cozy bed, and placed His Ambrosial Nectar in my mouth.

ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥

How could I forget that Father from my mind?

ਆਗੈ ਗਇਆ ਨ ਬਾਜੀ ਹਾਰੀ ॥੧॥

When I go to the world hereafter, I shall not lose the game. ||1||

ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥

Maya is dead, O mother, and I am very happy.

ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥

I do not wear the patched coat, nor do I feel the chill. ||1||Pause||

ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥

I am a sacrifice to my Father, who gave me life.

ਪੰਚਾ ਤੇ ਮੇਰਾ ਸੰਗੁ ਚੁਕਾਇਆ ॥

He put an end to my association with the five deadly sins.

ਪੰਚ ਮਾਰਿ ਪਾਵਾ ਤਲਿ ਦੀਨੇ ॥

I have conquered those five demons, and trampled them underfoot.

ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥

Remembering the Lord in meditation, my mind and body are drenched with His Love. ||2||

ਪਿਤਾ ਹਮਾਰੋ ਵਡ ਗੋਸਾਈ ॥

My Father is the Great Lord of the Universe.

ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥

How shall I go to that Father?

ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥

When I met the True Guru, He showed me the Way.

ਜਗਤ ਪਿਤਾ ਮੇਰੈ ਮਨਿ ਭਾਇਆ ॥੩॥

The Father of the Universe is pleasing to my mind. ||3||

ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥

I am Your son, and You are my Father.

ਏਕੈ ਠਾਹਰ ਦੁਹਾ ਬਸੇਰਾ ॥

We both dwell in the same place.

ਕਹੁ ਕਬੀਰ ਜਨਿ ਏਕੋ ਬੁਝਿਆ ॥

Says Kabeer, the Lord's humble servant knows only the One.

ਗੁਰ ਪ੍ਰਸਾਦਿ ਮੈ ਸਭੁ ਕਿਛੁ ਸੁਝਿਆ ॥੪॥੩॥

By Guru's Grace, I have come to know everything. ||4||3||